

ਸੋਰਠਿ ਮਹਲਾ ੪ ਚਉਥਾ ॥

Sorat'h, Fourth Mehl:

ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥

He Himself is born of the egg, from the womb, from sweat and from the earth; He Himself is the continents and all the worlds.

ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥

He Himself is the thread, and He Himself is the many beads; through His Almighty Power, He has strung the worlds.

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥

He holds the thread, and when He withdraws the thread, the beads scatter into heaps. ||1||

ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥

O my mind, there is no other than the Lord for me.

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥

The treasure of the Beloved Naam is within the True Guru; in His Mercy, he pours the Ambrosial Nectar into my mouth. ||Pause||

ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥

The Beloved Himself is in all the oceans and lands; whatever God does, comes to pass.

ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥

The Beloved brings nourishment to all; there is no other than Him.

ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥

The Beloved Himself plays, and whatever He Himself does, comes to pass. ||2||

ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥

The Beloved Himself, all by Himself, is immaculate and pure; He Himself is immaculate and pure.

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥

The Beloved Himself determines the value of all; whatever He does comes to pass.

ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥

The Beloved Himself is unseen - He cannot be seen; He Himself causes us to see. ||3||

ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥

The Beloved Himself is deep and profound and unfathomable; there is no other as great as He.

ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥

The Beloved Himself enjoys every heart; He is contained within every woman and man.

ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥

O Nanak, the Beloved is pervading everywhere, but He is hidden; through the Guru, He is revealed. ||4||2||